

ਗੋਂਡ ਮਹਲਾ ੫ ॥

Gond, Fifth Mehl:

ਨਿਮਾਨੇ ਕਉ ਜੋ ਦੇਤੋ ਮਾਨੁ ॥

He grants honor to the dishonored,

ਸਗਲ ਭੁਖੇ ਕਉ ਕਰਤਾ ਦਾਨੁ ॥

and gives gifts to all the hungry;

ਗਰਭ ਘੋਰ ਮਹਿ ਰਾਖਨਹਾਰੁ ॥

he protects those in the terrible womb.

ਤਿਸੁ ਠਾਕੁਰ ਕਉ ਸਦਾ ਨਮਸਕਾਰੁ ॥੧॥

So humbly bow forever to that Lord and Master. ||1||

ਐਸੋ ਪ੍ਰਭੁ ਮਨ ਮਾਹਿ ਧਿਆਇ ॥

Meditate on such a God in your mind.

ਘਟਿ ਅਵਘਟਿ ਜਤ ਕਤਹਿ ਸਹਾਇ ॥੧॥ ਰਹਾਉ ॥

He shall be your help and support everywhere, in good times and bad.

||1||Pause||

ਰੰਕੁ ਰਾਉ ਜਾ ਕੈ ਏਕ ਸਮਾਨਿ ॥

The beggar and the king are all the same to Him.

ਕੀਟ ਹਸਤਿ ਸਗਲ ਪੂਰਾਨ ॥

He sustains and fulfills both the ant and the elephant.

ਬੀਓ ਪੁਛਿ ਨ ਮਸਲਤਿ ਧਰੈ ॥

He does not consult or seek anyone's advice.

ਜੋ ਕਿਛੁ ਕਰੈ ਸੁ ਆਪਹਿ ਕਰੈ ॥੨॥

Whatever He does, He does Himself. ||2||

ਜਾ ਕਾ ਅੰਤੁ ਨ ਜਾਨਸਿ ਕੋਇ ॥

No one knows His limit.

ਆਪੇ ਆਪਿ ਨਿਰੰਜਨੁ ਸੋਇ ॥

He Himself is the Immaculate Lord.

ਆਪਿ ਅਕਾਰੁ ਆਪਿ ਨਿਰੰਕਾਰੁ ॥

He Himself is formed, and He Himself is formless.

ਘਟ ਘਟ ਘਟਿ ਸਭ ਘਟ ਆਧਾਰੁ ॥੩॥

In the heart, in each and every heart, He is the Support of all hearts. ||3||

ਨਾਮ ਰੰਗਿ ਭਗਤ ਭਏ ਲਾਲ ॥

Through the Love of the Naam, the Name of the Lord, the devotees become His Beloveds.

ਜਸੁ ਕਰਤੇ ਸੰਤ ਸਦਾ ਨਿਹਾਲ ॥

Singing the Praises of the Creator, the Saints are forever in bliss.

ਨਾਮ ਰੰਗਿ ਜਨ ਰਹੇ ਅਘਾਇ ॥

Through the Love of the Naam, the Lord's humble servants remain satisfied.

ਨਾਨਕ ਤਿਨ ਜਨ ਲਾਗੈ ਪਾਇ ॥੪॥੩॥੫॥

Nanak falls at the feet of those humble servants of the Lord. ||4||3||5||